

ਪਨਾਸਰੀ ਮਹਲਾ ੫ ॥ ਸੰਤ ਕ੍ਰਿਪਾਲ ਦਇਆਲ ਦਮੋਦਰ ਕਾਮ ਕ੍ਰੋਧ ਬਿਖੁ ਜਾਰੇ ॥ ਰਾਜੁ ਮਾਲੁ ਜੋਬਨੁ  
ਤਨੁ ਜੀਅਰਾ ਇਨ ਉਪਰਿ ਲੈ ਬਾਰੇ ॥ ੧ ॥ ਮਨਿ ਤਨਿ ਰਾਮ ਨਾਮ ਹਿਤਕਾਰੇ ॥ ਸੂਖ ਸਹਜ ਆਨੰਦ  
ਮੰਗਲ ਸਹਿਤ ਭਵ ਨਿਧਿ ਪਾਰਿ ਉਤਾਰੇ ॥ ਰਹਾਉ ॥ ਧੰਨਿ ਸੁ ਥਾਨੁ ਧੰਨਿ ਓਇ ਭਵਨਾ ਜਾ ਮਹਿ  
ਸੰਤ ਬਸਾਰੇ ॥ ਜਨ ਨਾਨਕ ਕੀ ਸਰਧਾ ਪੂਰਹੁ ਠਾਕੁਰ ਭਗਤ ਤੇਰੇ ਨਮਸਕਾਰੇ ॥੨॥੯॥੪੦॥ {ਪੰਨਾ  
680}

ਪਦਅਰਥ:- ਦਮੋਦਰ—{dwm-adr} ਪਰਮਾਤਮਾ। ਬਿਖੁ—ਜ਼ਹਰ। ਜਾਰੇ—ਸਾੜ ਦਿੱਤਾ। ਜੀਅਰਾ—ਜਿੰਦ।  
ਇਨ ਉਪਰਿ—ਇਹਨਾਂ ਸੰਤ ਜਨਾਂ ਤੋਂ। ਬਾਰੇ—ਸਦਕੇ, ਕੁਰਬਾਨ।1।

ਮਨਿ—ਮਨ ਵਿਚ। ਤਨਿ—ਤਨ ਵਿਚ, ਹਿਰਦੇ ਵਿਚ। ਹਿਤਕਾਰੇ—ਪਿਆਰ। ਸਹਜ—ਆਤਮਕ ਅਡੋਲਤਾ।  
ਸਹਿਤ—ਸਮੇਤ। ਭਵਨਿਧਿ—ਸੰਸਾਰ-ਸਮੁੰਦਰ। ਪਾਰਿ ਉਤਾਰੇ—ਪਾਰ ਲੰਘਾ ਦਿੱਤਾ ਹੈ। ਰਹਾਉ।

ਧੰਨਿ—ਭਾਗਾਂ ਵਾਲਾ। ਸੁ—ਉਹ। ਓਇ—{ਲਫਜ਼ 'ਓਹ' ਤੋਂ ਬਹੁ-ਵਚਨ}। ਭਵਨਾ—ਘਰ। ਜਾ ਮਹਿ—ਜਿਨ੍ਹਾਂ  
ਵਿਚ। ਬਸਾਰੇ—ਵੱਸਦੇ ਹਨ। ਸਰਧਾ—ਤਾਂਘ। ਪੂਰਹੁ—ਪੂਰੀ ਕਰੋ।2।

ਅਰਥ:- ਹੇ ਭਾਈ! ਜਿਨ੍ਹਾਂ ਦੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਸਦਾ ਪਿਆਰ ਬਣਿਆ ਰਹਿੰਦਾ ਹੈ,  
ਉਹ ਮਨੁੱਖ ਆਤਮਕ ਅਡੋਲਤਾ ਦੇ ਸੂਖ ਆਨੰਦ ਖੁਸ਼ੀਆਂ ਮਾਣਦੇ ਹਨ, (ਹੋਰਨਾਂ ਨੂੰ ਭੀ) ਸੰਸਾਰ-ਸਮੁੰਦਰ ਤੋਂ ਪਾਰ  
ਲੰਘਾ ਦਿੰਦੇ ਹਨ। ਰਹਾਉ।

ਹੇ ਭਾਈ! (ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਸਦਾ ਟਿਕਾਈ ਰੱਖਣ ਵਾਲੇ) ਸੰਤ ਜਨ  
ਕਿਰਪਾ ਦੇ ਸੋਮੇ ਦਇਆ ਦੇ ਸੋਮੇ ਪਰਮਾਤਮਾ (ਦਾ ਰੂਪ ਹਨ); ਉਹ ਆਪਣੇ ਅੰਦਰੋਂ ਕਾਮ ਕ੍ਰੋਧ (ਆਦਿਕ ਵਿਕਾਰਾਂ  
ਦਾ) ਜ਼ਹਰ ਸਾੜ ਲੈਂਦੇ ਹਨ। ਅਜੇਹੇ ਸੰਤਾਂ ਤੋਂ ਰਾਜ ਮਾਲ ਜੁਆਨੀ ਸਰੀਰ ਜਿੰਦ—ਸਭ ਕੁਝ ਕੁਰਬਾਨ ਕਰ ਦੇਣਾ  
ਚਾਹੀਦਾ ਹੈ।1।

ਹੇ ਭਾਈ! ਉਹ ਥਾਂ ਭਾਗਾਂ ਵਾਲਾ ਹੈ, ਉਹ ਘਰ ਭਾਗਾਂ ਵਾਲੇ ਹਨ, ਜਿਨ੍ਹਾਂ ਵਿਚ ਸੰਤ ਜਨ ਵੱਸਦੇ ਹਨ। ਹੇ ਠਾਕੁਰ!  
ਦਾਸ ਦੀ ਤਾਂਘ ਪੂਰੀ ਕਰ, ਕਿ ਤੇਰੇ ਭਗਤਾਂ ਨੂੰ ਸਦਾ ਸਿਰ ਨਿਵਾਂਦਾ ਰਹੇ।2।9। 40।